

ਮਾਰੂ ਮਹਲਾ ੩ ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੇ ਸਾਚਾ ਸਾਲਾਹੀਐ ਤਿਸੁ ਜੇਵਡੁ  
ਅਵਰੁ ਨ ਕੋਇ ॥੧॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ  
ਅਨਦਿਨੁ ਗੁਣ ਗਾਉ ॥੧॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੇ  
ਸਤਿਗੁਰੁ ਸਾਲਾਹੀਐ ਜਿਦੂ ਏਹ ਸੋਝੀ ਪਾਇ ॥੨॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ  
ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੩॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ  
ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥ ੪॥੫॥ {ਪੰਨਾ  
994}

ਪਦਅਰਥ:- ਮਾਰੂ—ਰੇਤ-ਥਲਾ, ਤਪਦੀ ਰੇਤ, ਤ੍ਰਿਸ਼ਨਾ ਨਾਲ ਸੜ ਰਿਹਾ ਦਿਲ। ਤੇ—ਤੋਂ। ਸੀਤਲੁ—ਠੰਢਾ।  
ਮਨੂਰਹੁ—ਮਨੂਰ ਤੋਂ, ਸੜੇ ਹੋਏ ਲੋਹੇ ਤੋਂ। ਕੰਚਨੁ—ਸੋਨਾ। ਸਾਚਾ—ਸਦਾ-ਥਿਰ ਪ੍ਰਭੂ। ਜੇਵਡੁ—ਜੇਡਾ ਵੱਡਾ,  
ਬਰਾਬਰ ਦਾ।1।

ਮਨ—ਹੇ ਮਨ! ਅਨਦਿਨੁ—ਹਰ ਰੋਜ਼। ਕੈ ਬਚਨਿ—ਬਚਨ ਦੀ ਰਾਹੀਂ, ਦੇ ਬਚਨ ਉਤੇ ਤੁਰ ਕੇ। ਗਾਉ—ਗਾਂਦਾ  
ਰਹੁ।1। ਰਹਾਉ।

ਗੁਰਮੁਖਿ—ਗੁਰੂ ਦੀ ਰਾਹੀਂ। ਏਕੋ ਜਾਣੀਐ—ਸਿਰਫ਼ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕੀਦੀ ਹੈ। ਜਾ—  
ਜਦੋਂ। ਦੇਇ ਬੁਝਾਇ—ਆਤਮਕ ਜੀਵਨ ਦੀ ਸੂਝ ਦੋਂਦਾ ਹੈ। ਜਿਦੂ—ਜਿਸ (ਗੁਰੂ) ਤੋਂ।2।

ਛੋਡਿ—ਛੱਡ ਕੇ। ਦੂਜੈ—ਕਿਸੇ ਹੋਰ ਵਿਚ। ਲਗੇ—(ਜਿਹੜੇ ਬੰਦੇ) ਲੱਗੇ ਹੋਏ ਹਨ। ਕਰਨਿ—ਕਰਦੇ ਹਨ,  
ਕਰਨਗੇ {ਬਹੁ-ਵਚਨ}। ਅਗੈ—ਪਰਲੋਕ ਵਿਚ। ਜਾਇ—ਜਾ ਕੇ। ਜਮ ਪੁਰਿ—ਜਮਰਾਜ ਦੇ ਦਰਬਾਰ ਵਿਚ।  
ਮਾਰੀਅਹਿ—ਮਾਰੀਦੇ ਹਨ, ਮਾਰ ਖਾਂਦੇ ਹਨ।3।

ਵੇਪਰਵਾਹੁ—ਬੇ-ਮੁਥਾਜ। ਤਿਲੁ ਤਮਾਇ—ਤਿਲ ਜਿਤਨਾ ਭੀ ਲਾਲਚ (ਤਮਹ)। ਭਜਿ ਪਉ—ਦੌੜ ਕੇ ਜਾ ਪਉ।  
ਬਖਸਿ—ਮਿਹਰ ਕਰ ਕੇ।4।

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਹਰ ਵੇਲੇ ਸਿਮਰਦਾ ਰਹੁ। ਗੁਰੂ ਦੇ ਬਚਨ ਉਤੇ ਤੁਰ ਕੇ ਤੂੰ ਪ੍ਰਭੂ ਦਾ  
ਆਰਾਧਨ ਕਰਦਾ ਰਹੁ, ਹਰ ਵੇਲੇ ਪਰਮਾਤਮਾ ਦੇ ਗੁਣ ਗਾਇਆ ਕਰ।1। ਰਹਾਉ।

ਹੇ ਮਨ! (ਪਰਮਾਤਮਾ ਦਾ ਸਿਮਰਨ) ਤਪਦੇ ਰੇਤ-ਥਲੇ (ਵਰਗੇ ਸੜਦੇ ਦਿਲ) ਨੂੰ ਸ਼ਾਂਤ ਕਰ ਦੋਂਦਾ ਹੈ, (ਸਿਮਰਨ ਦੀ  
ਬਰਕਤਿ ਨਾਲ) ਮਨੂਰ (ਵਰਗੇ ਮਨ) ਤੋਂ ਸੋਨਾ (ਸੁੱਧ) ਬਣ ਜਾਂਦਾ ਹੈ। ਹੇ ਮਨ! ਉਸ ਸਦਾ-ਥਿਰ ਪ੍ਰਭੂ ਦੀ ਸਿਫਤਿ-  
ਸਾਲਾਹ ਕਰਨੀ ਚਾਹੀਦੀ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ।1।

ਹੇ ਮਨ! ਜਦੋਂ ਗੁਰੂ (ਆਤਮਕ ਜੀਵਨ ਦੀ) ਸੂਝ ਬਖਸ਼ਦਾ ਹੈ (ਤਦੋਂ) ਗੁਰੂ ਦੀ ਰਾਹੀਂ ਇਕ ਪਰਮਾਤਮਾ ਨਾਲ ਡੂੰਘੀ  
ਸਾਂਝ ਬਣ ਜਾਂਦੀ ਹੈ। ਹੇ ਮਨ! ਜਿਸ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੁੰਦੀ ਹੈ ਉਸ ਗੁਰੂ ਦੀ ਸਦਾ ਵਡਿਆਈ ਕਰਨੀ  
ਚਾਹੀਦੀ ਹੈ।2।

ਹੇ ਮਨ! ਜਿਹੜੇ ਬੰਦੇ ਗੁਰੂ ਨੂੰ ਛੱਡ ਕੇ (ਮਾਇਆ ਆਦਿਕ) ਹੋਰ ਹੋਰ (ਮੋਹ) ਵਿਚ ਲੱਗੇ ਰਹਿੰਦੇ ਹਨ ਉਹ ਪਰਲੋਕ  
ਵਿਚ ਜਾ ਕੇ ਕੀਹ ਕਰਨਗੇ? (ਅਜਿਹੇ ਬੰਦੇ ਤਾਂ) ਜਮਰਾਜ ਦੀ ਕਚਹਿਰੀ ਵਿਚ ਬੱਝੇ ਮਾਰੀਦੇ ਹਨ, ਅਜਿਹਾਂ ਨੂੰ ਤਾਂ  
ਬੜੀ ਸਜ਼ਾ ਮਿਲਦੀ ਹੈ।3।

ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਪਰਮਾਤਮਾ ਨੂੰ ਕੋਈ ਰਤਾ ਜਿਤਨਾ ਭੀ  
ਲਾਲਚ ਨਹੀਂ (ਜੀਵ ਨੇ ਆਪਣੇ ਭਲੇ ਵਾਸਤੇ ਹੀ ਸਿਮਰਨ ਕਰਨਾ ਹੈ; ਸੇ) ਉਸ ਪਰਮਾਤਮਾ ਦੀ ਸਰਨ ਹੀ ਛੇਤੀ

ਜਾ ਪਉ, (ਸਰਨ ਪਏ ਨੂੰ) ਉਹ ਆਪ ਹੀ ਮਿਹਰ ਕਰ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ।4।5।